

ਮਾਝ ਮਹਲਾ ੫ ॥

Maajh, Fifth Mehl:

ਦੁਖੁ ਤਦੇ ਜਾ ਵਿਸਰਿ ਜਾਵੈ ॥

They forget the Lord, and they suffer in pain.

ਭੁਖ ਵਿਆਪੈ ਬਹੁ ਬਿਧਿ ਧਾਵੈ ॥

Afflicted with hunger, they run around in all directions.

ਸਿਮਰਤ ਨਾਮੁ ਸਦਾ ਸੁਹੇਲਾ ਜਿਸੁ ਦੇਵੈ ਦੀਨ ਦਇਆਲਾ ਜੀਉ ॥੧॥

Meditating in remembrance on the Naam, they are happy forever. The Lord, Merciful to the meek, bestows it upon them. ||1||

ਸਤਿਗੁਰੁ ਮੇਰਾ ਵਡ ਸਮਰਥਾ ॥

My True Guru is absolutely All-powerful.

ਜੀਇ ਸਮਾਲੀ ਤਾ ਸਭੁ ਦੁਖੁ ਲਥਾ ॥

When I dwell upon Him in my soul, all my sorrows depart.

ਚਿੰਤਾ ਰੋਗੁ ਗਈ ਹਉ ਪੀੜਾ ਆਪਿ ਕਰੇ ਪ੍ਰਤਿਪਾਲਾ ਜੀਉ ॥੨॥

The sickness of anxiety and the disease of ego are cured; He Himself cherishes me. ||2||

ਬਾਰਿਕ ਵਾਂਗੀ ਹਉ ਸਭ ਕਿਛੁ ਮੰਗਾ ॥

Like a child, I ask for everything.

ਦੇਦੇ ਤੋਟਿ ਨਾਹੀ ਪ੍ਰਭ ਰੰਗਾ ॥

God is Bountiful and Beautiful; He never comes up empty.

ਪੈਰੀ ਪੈ ਪੈ ਬਹੁਤੁ ਮਨਾਈ ਦੀਨ ਦਇਆਲ ਗੋਪਾਲਾ ਜੀਉ ॥੩॥

Again and again, I fall at His Feet. He is Merciful to the meek, the Sustainer of the World. ||3||

ਹਉ ਬਲਿਹਾਰੀ ਸਤਿਗੁਰ ਪੂਰੇ ॥

I am a sacrifice to the Perfect True Guru,

ਜਿਨਿ ਬੰਧਨ ਕਾਟੇ ਸਗਲੇ ਮੇਰੇ ॥

who has shattered all my bonds.

ਹਿਰਦੈ ਨਾਮੁ ਦੇ ਨਿਰਮਲ ਕੀਏ ਨਾਨਕ ਰੰਗਿ ਰਸਾਲਾ ਜੀਉ ॥੪॥੮॥੧੫॥

With the Naam, the Name of the Lord, in my heart, I have been purified. O  
Nanak, His Love has imbued me with nectar. ||4||8||15||